

ਗਉੜੀ ਮਹਲਾ ੫ ॥

Gauree, Fifth Mehl:

ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥

Through the Guru's Word, I have attained the supreme status.

ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥

The Perfect Guru has preserved my honor. ||1||

ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥

Through the Guru's Word, I meditate on the Name.

ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥

By Guru's Grace, I have obtained a place of rest. ||1||Pause||

ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥

I listen to the Guru's Word, and chant it with my tongue.

ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥

By Guru's Grace, my speech is like nectar. ||2||

ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥

Through the Guru's Word, my selfishness and conceit have been removed.

ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥

Through the Guru's kindness, I have obtained glorious greatness. ||3||

ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥

Through the Guru's Word, my doubts have been removed.

ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥

Through the Guru's Word, I see God everywhere. ||4||

ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥

Through the Guru's Word, I practice Raja Yoga, the Yoga of meditation and success.

ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥

In the Company of the Guru, all the people of the world are saved. ||5||

ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥

Through the Guru's Word, my affairs are resolved.

ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥

Through the Guru's Word, I have obtained the nine treasures. ||6||

ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥

Whoever places his hopes in my Guru,

ਤਿਸ ਕੀ ਕਟੀਐ ਜਮ ਕੀ ਫਾਸਾ ॥੭॥

has the noose of death cut away. ||7||

ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥

Through the Guru's Word, my good karma has been awakened.

ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥

O Nanak, meeting with the Guru, I have found the Supreme Lord God.

||8||8||